

ਸੋਰਠਿ ਮਹਲਾ ੫ ॥

Sorat'h, Fifth Mehl:

ਸੰਚਨਿ ਕਰਉ ਨਾਮ ਧਨੁ ਨਿਰਮਲ ਥਾਤੀ ਅਗਮ ਅਪਾਰ ॥

I gather in and collect the immaculate wealth of the Naam; this commodity is inaccessible and incomparable.

ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ ਸਿਖ ਪਰਵਾਰ ॥੧॥

Revel in it, delight in it, be happy and enjoy peace, and live long, O Sikhs and brethren. ||1||

ਹਰਿ ਕੇ ਚਰਨ ਕਮਲ ਆਧਾਰ ॥

I have the support of the Lotus Feet of the Lord.

ਸੰਤ ਪ੍ਰਸਾਦਿ ਪਾਇਓ ਸਚ ਬੋਹਿਥੁ ਚੜਿ ਲੰਘਉ ਬਿਖੁ ਸੰਸਾਰ ॥੧॥ ਰਹਾਉ ॥

By the Grace of the Saints, I have found the boat of Truth; embarking on it, I sail across the ocean of poison. ||1||Pause||

ਭਏ ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥

The perfect, imperishable Lord has become merciful; He Himself has taken care of me.

ਪੇਖਿ ਪੇਖਿ ਨਾਨਕ ਬਿਗਸਾਨੋ ਨਾਨਕ ਨਾਹੀ ਸੁਮਾਰ ॥੨॥੧੦॥੩੮॥

Beholding, beholding His Vision, Nanak has blossomed forth in ecstasy. O Nanak, He is beyond estimation. ||2||10||38||